

ਬਸੰਤੁ ਮਹਲਾ ੫ ॥

Basant, Fifth Mehl:

ਰਾਮ ਰੰਗਿ ਸਭ ਗਏ ਪਾਪ ॥

Loving the Lord, one's sins are taken away.

ਰਾਮ ਜਪਤ ਕਛੁ ਨਹੀ ਸੰਤਾਪ ॥

Meditating on the Lord, one does not suffer at all.

ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥

Meditating on the Lord of the Universe, all darkness is dispelled.

ਹਰਿ ਸਿਮਰਤ ਕਛੁ ਨਾਹਿ ਫੇਰ ॥੧॥

Meditating in remembrance on the Lord, the cycle of reincarnation comes to an end. ||1||

ਬਸੰਤੁ ਹਮਾਰੈ ਰਾਮ ਰੰਗੁ ॥

The love of the Lord is springtime for me.

ਸੰਤ ਜਨਾ ਸਿਉ ਸਦਾ ਸੰਗੁ ॥੧॥ ਰਹਾਉ ॥

I am always with the humble Saints. ||1||Pause||

ਸੰਤ ਜਨੀ ਕੀਆ ਉਪਦੇਸੁ ॥

The Saints have shared the Teachings with me.

ਜਹ ਗੋਬਿੰਦ ਭਗਤੁ ਸੇ ਧੰਨਿ ਦੇਸੁ ॥

Blessed is that country where the devotees of the Lord of the Universe dwell.

ਹਰਿ ਭਗਤਿਹੀਨ ਉਦਿਆਨ ਥਾਨੁ ॥

But that place where the Lord's devotees are not, is wilderness.

ਗੁਰ ਪ੍ਰਸਾਦਿ ਘਟਿ ਘਟਿ ਪਛਾਨੁ ॥੨॥

By Guru's Grace, realize the Lord in each and every heart. ||2||

ਹਰਿ ਕੀਰਤਨ ਰਸ ਭੋਗ ਰੰਗੁ ॥

Sing the Kirtan of the Lord's Praises, and enjoy the nectar of His Love.

ਮਨ ਪਾਪ ਕਰਤ ਤੂ ਸਦਾ ਸੰਗੁ ॥

O mortal, you must always restrain yourself from committing sins.

ਨਿਕਟਿ ਪੇਖੁ ਪ੍ਰਭੁ ਕਰਣਹਾਰ ॥

Behold the Creator Lord God near at hand.

ਈਤ ਉਤ ਪ੍ਰਭੁ ਕਾਰਜ ਸਾਰ ॥੩॥

Here and hereafter, God shall resolve your affairs. ||3||

ਚਰਨ ਕਮਲ ਸਿਉ ਲਗੋ ਧਿਆਨੁ ॥

I focus my meditation on the Lord's Lotus Feet.

ਕਰਿ ਕਿਰਪਾ ਪ੍ਰਭਿ ਕੀਨੋ ਦਾਨੁ ॥

Granting His Grace, God has blessed me with this Gift.

ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥

I yearn for the dust of the feet of Your Saints.

ਜਪਿ ਨਾਨਕ ਸੁਆਮੀ ਸਦ ਹਜੂਰਿ ॥੪॥੧੧॥

Nanak meditates on his Lord and Master, who is ever-present, near at hand.

||4||11||